

TODAY'S HUKAMNAMA FROM SRI DARBAR SAHIB, Sri Amritsar.

ਰਾਮਕਲੀ ਮਹਲਾ ੫ ॥

ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ
ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ
ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ
ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥
ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥
ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ
ਸੰਤਹ ਦੇਖਿ ਨਿਹਾਲ ॥੪॥੧੦॥੨੧॥

(ਅੰਗ: ੮੮੯)

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੫ ॥

ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ
ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ । (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ
ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ ।੧। ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ
ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ । ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ
ਕਰਦੇ ਹਨ ।੧। ਰਹਾਉ। ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ
ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ । ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ
ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ ।੨। ਹੇ ਭਾਈ! ਸੰਤ ਜਨਾਂ ਨੇ
(ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫਿਕਰ ਨਹੀਂ
ਵਿਆਪਦਾ । ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖਸ਼ਿਆ ਹੈ । ਜਦੋਂ ਸੰਤ ਜਨ ਮਦਦਗਾਰ
ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ ।੩। (ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ
ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖਜ਼ਾਨਾ,
ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖੁਸ਼ ਹੋ ਜਾਂਦਾ ਹੈ
।੪।੧੦।੨੧।

English Translation :

RAAMKALEE, FIFTH MEHL:

Meeting with the Sangat, the Congregation, the Supreme Lord God has come into my consciousness. In the
Sangat, my mind has found contentment. I touch my forehead to the feet of the Saints. Countless times, I
humbly bow to the Saints. || 1 || This mind is a sacrifice to the Saints; holding tight to their support, I have
found peace, and in their mercy, they have protected me. || 1 || Pause || I wash the feet of the Saints, and
drink in that water. Gazing upon the Blessed Vision of the Saints' Darshan, I live. My mind rests its hopes in
the Saints. The Saints are my immaculate wealth. || 2 || The Saints have covered my faults. By the Grace of
the Saints, I am no longer tormented. The Merciful Lord has blessed me with the Saints' Congregation. The
Compassionate Saints have become my help and support. || 3 || My consciousness, intellect and wisdom
have been enlightened. The Lord is profound, unfathomable, infinite, the treasure of virtue. He cherishes all
beings and creatures. Nanak is enraptured, seeing the Saints. || 4 || 10 || 21 ||

<https://sikhizm.com/hukamnama/bhaitat-sang-parbrahm-chit-aaya/>

(Page: 889)